

ਵਡਹੰਸੁ ਮਹਲਾ ੪ ॥

Wadahans, Fourth Mehl:

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥

Without the Guru, I am - without the Guru, I am totally dishonored.

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

The Life of the World, the Life of the World, the Great Giver has led me to meet and merge with the Guru.

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥

Meeting with the True Guru, I have merged into the Naam, the Name of the Lord. I chant the Name of the Lord, Har, Har, and meditate on it.

ਜਿਸੁ ਕਾਰਣਿ ਹੰਉ ਢੂੰਢਿ ਢੂੰਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

I was seeking and searching for Him, the Lord, my best friend, and I have found Him within the home of my own being.

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥

I see the One Lord, and I know the One Lord; I realize Him within my soul.

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

Without the Guru, I am - without the Guru, I am totally dishonored. ||1||

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥

Those who have found the True Guru, the True Guru, the Lord God unites them in His Union.

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

Their feet, their feet, I adore; I fall at their feet.

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਰਾਇਆ ॥

O Lord, Har, Har, I adore the feet of those who meditate on the True Guru, and the Almighty Lord God.

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

You are the Greatest Giver, the Inner-knower, the Searcher of hearts; please, reward my faith, O Lord King.

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥

Meeting the Gursikh, my faith is rewarded; night and day, I sing the Glorious Praises of the Lord.

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

Those who have found the True Guru, the True Guru, the Lord God unites them in His Union. ||2||

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥

I am a sacrifice, I am a sacrifice to the Gursikhs, my dear friends.

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

They chant the Lord's Name, the Lord's Name; the Beloved Naam, the Name of the Lord, is my only Support.

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥

The Name of the Lord, Har, Har, is the companion of my breath of life; without it, I cannot live for an instant or a moment.

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

The Lord, Har, Har, the Giver of peace, shows His Mercy, and the Gurmukh drinks in the Ambrosial Nectar.

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥

The Lord blesses him with faith, and unites him in His Union; He Himself adorns him.

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

I am a sacrifice, I am a sacrifice to the Gursikhs, my dear friends. ||3||

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥

The Lord Himself, the Lord Himself, is the Immaculate Almighty Lord God.

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

The Lord Himself, the Lord Himself, unites us with Himself; that which He does, comes to pass.

ਜੋ ਹਰਿ ਪ੍ਰਭੁ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥

Whatever is pleasing to the Lord God, that alone comes to pass; nothing else can be done.

ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

Even by very clever tricks, He cannot be obtained; all have grown weary of practicing cleverness.

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥

By Guru's Grace, servant Nanak beholds the Lord; without the Lord, I have no other at all.

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

The Lord Himself, the Lord Himself, is the Immaculate Almighty Lord God.
||4||2||